

ਮਰੀਜ਼ ਲਈ: ਲੋਮੁਸਟੀਨ ਕੈਪਸੂਲ
ਹੋਰ ਨਾਂ: ਸੀ.ਸੀ.ਐੱਨ.ਯੂ., ਸੀ.ਨਿਊ.

For the Patient: Lomustine Capsules

Other names: CCNU, CeeNU®



BC Cancer Agency

CARE + RESEARCH

An agency of the Provincial Health Services Authority

- Lomustine (ਲੋਮੁਸਟੀਨ) ਇੱਕ ਅਜਿਹੀ ਦਵਾਈ ਹੈ ਜਿਸ ਦਾ ਇਸਤੇਮਾਲ ਅਨੇਕ ਤਰ੍ਹਾਂ ਦੇ ਕੈਂਸਰ ਦੇ ਇਲਾਜ ਲਈ ਕੀਤਾ ਜਾਂਦਾ ਹੈ। ਇਹ ਇੱਕ ਕੈਪਸੂਲ ਹੈ ਜਿਸ ਨੂੰ ਤੁਸੀਂ ਮੂੰਹ ਰਾਹੀਂ ਲੈਂਦੇ ਹੋ।
Lomustine (loe mus' teen) is a drug that is used to treat many types of cancer. It is a capsule that you take by mouth.
- ਜੇ ਤੁਹਾਨੂੰ lomustine ਤੋਂ ਕਦੇ ਵੀ ਕੋਈ ਅਸਧਾਰਨ ਜਾਂ **ਐਲਰਜਿਕ ਰੀਐਕਸ਼ਨ** ਹੋਇਆ ਹੈ ਤਾਂ lomustine ਲੈਣ ਤੋਂ ਪਹਿਲਾਂ ਆਪਣੇ ਡਾਕਟਰ ਨੂੰ ਦੱਸੋ।
Tell your doctor if you have ever had an unusual or **allergic reaction** to lomustine before taking lomustine.
- ਹਰੇਕ ਟ੍ਰੀਟਮੈਂਟ ਤੋਂ ਪਹਿਲਾਂ **ਖੂਨ ਦੀ ਜਾਂਚ** ਕੀਤੀ ਜਾ ਸਕਦੀ ਹੈ। ਟੈਸਟ ਦੇ ਨਤੀਜਿਆਂ ਅਤੇ/ਜਾਂ ਹੋਰਨਾ ਮਾੜੇ ਪ੍ਰਭਾਵਾਂ ਦੇ ਆਧਾਰ 'ਤੇ ਤੁਹਾਡੀ ਕੀਮੋਥੈਰੇਪੀ ਦੀ ਖੁਰਾਕ ਅਤੇ ਸਮਾਂ ਬਦਲਿਆ ਜਾ ਸਕਦਾ ਹੈ।
A **blood test** may be taken before each treatment. The dose and timing of your chemotherapy may be changed based on the test results and/or other side effects.
- ਇਹ ਜ਼ਰੂਰੀ ਹੈ ਕਿ lomustine ਨੂੰ ਬਿਲਕੁਲ ਉਸੇ ਤਰ੍ਹਾਂ **ਲਿਆ** ਜਾਵੇ ਜਿਸ ਤਰ੍ਹਾਂ ਤੁਹਾਡੇ ਡਾਕਟਰ ਨੇ ਦੱਸਿਆ ਹੈ। ਯਕੀਨੀ ਬਣਾਓ ਕਿ ਤੁਸੀਂ ਨਿਰਦੇਸ਼ਾਂ ਨੂੰ ਸਮਝਦੇ ਹੋਵੋ। ਸਹੀ ਖੁਰਾਕ ਬਣਾਉਣ ਲਈ ਤੁਹਾਨੂੰ ਵੱਖ-ਵੱਖ ਤਾਕਤ ਵਾਲੇ ਕੈਪਸੂਲ ਦਿੱਤੇ ਜਾ ਸਕਦੇ ਹਨ। ਫਾਰਮਾਸਿਸਟ ਵੱਲੋਂ ਦਵਾਈ ਦੀ ਜਿਹੜੀ ਸ਼ੀਸ਼ੀ ਤੁਹਾਨੂੰ ਦਿੱਤੀ ਜਾਵੇਗੀ, ਉਸ ਵਿੱਚ ਦੋ ਜਾਂ ਜ਼ਿਆਦਾ ਕਿਸਮਾਂ ਅਤੇ ਰੰਗਾਂ ਦੇ ਕੈਪਸੂਲ ਹੋ ਸਕਦੇ ਹਨ।
It is important to **take** lomustine exactly as directed by your doctor. Make sure you understand the directions. You may be given capsules of more than one strength to make the right dose. There may be two or more different types and colours of capsules in the container given to you by the pharmacist.
- ਜੇ ਤੁਹਾਡੇ ਡਾਕਟਰ ਨੇ ਤੁਹਾਨੂੰ ਕੋਈ ਹੋਰ ਨਿਰਦੇਸ਼ ਨਾ ਦਿੱਤੇ ਹੋਣ ਤਾਂ ਸਾਰੇ ਕੈਪਸੂਲਾਂ ਨੂੰ ਸੌਣ ਸਮੇਂ, ਖਾਲੀ ਪੇਟ, ਪਾਣੀ ਦੇ ਗਿਲਾਸ ਨਾਲ ਇੱਕੋ ਖੁਰਾਕ ਵਜੋਂ **ਲਓ**।
Unless your doctor gives you other directions, **take** all the capsules as a single dose at bedtime, on an empty stomach, with a glass of water.
- ਜੇ lomustine ਦੀ ਖੁਰਾਕ **ਉਲਟੀ** ਰਾਹੀਂ ਬਾਹਰ ਨਿਕਲ ਜਾਵੇ ਤਾਂ ਸਲਾਹ ਲੈਣ ਲਈ ਆਪਣੇ ਡਾਕਟਰ ਨੂੰ ਦਫਤਰੀ ਸਮੇਂ ਦੌਰਾਨ ਫ਼ੋਨ ਕਰੋ। ਤੁਹਾਨੂੰ ਦੱਸਿਆ ਜਾਵੇਗਾ ਕਿ ਕੀ ਤੁਹਾਨੂੰ ਹੋਰ ਖੁਰਾਕ ਦੀ ਜ਼ਰੂਰਤ ਹੈ।
If you **vomit** the dose of lomustine, call your doctor during office hours for advice. You will be told whether you need to take another dose.
- ਹੋਰ ਦਵਾਈਆਂ lomustine ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਕੋਈ ਵੀ ਨਵੀਆਂ ਦਵਾਈਆਂ ਲੈਣੀਆਂ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਫ਼ਾਰਮਾਸਿਸਟ ਦੀ ਸਲਾਹ ਲਓ।
Other drugs may **interact** with lomustine. Check with your doctor or pharmacist before you start taking any new drugs.

- **ਸ਼ਰਾਬ ਪੀਣ ਦਾ** (ਥੋੜ੍ਹੀ ਮਾਤਰਾ ਵਿੱਚ) lomustine ਦੀ ਸੁਰੱਖਿਆ ਅਤੇ ਉਪਯੋਗਤਾ 'ਤੇ ਅਸਰ ਪੈਂਦਾ ਪ੍ਰਤੀਤ ਨਹੀਂ ਹੁੰਦਾ।
The **drinking of alcohol** (in small amounts) does not appear to affect the safety or usefulness of lomustine.
- Lomustine ਪੁਰਸ਼ਾਂ ਵਿੱਚ **ਨਪੁੰਸਕਤਾ** ਅਤੇ ਔਰਤਾਂ ਵਿੱਚ **ਮੀਨੋਪੌਜ਼** (ਮਾਹਵਾਰੀ ਚੱਕਰਾਂ ਦੀ ਸਮਾਪਤੀ) ਦਾ ਕਾਰਣ ਬਣ ਸਕਦੀ ਹੈ। ਜੇ ਤੁਹਾਡੀ ਬੱਚੇ ਪੈਦਾ ਕਰਨ ਦੀ ਯੋਜਨਾ ਹੈ ਤਾਂ lomustine ਨਾਲ ਇਲਾਜ ਕਰਵਾਉਣ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਸਲਾਹ-ਮਸ਼ਵਰਾ ਕਰੋ।
Lomustine may cause **sterility** in men and **menopause** in women. If you plan to have children, discuss this with your doctor before being treated with lomustine.
- Lomustine ਵੀਰਜ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਅਤੇ ਜੇ ਇਸ ਨੂੰ ਗਰਭ ਅਵਸਥਾ ਦੌਰਾਨ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਇਹ ਬੱਚੇ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ। Lomustine ਨਾਲ ਇਲਾਜ ਕਰਵਾਉਣ ਸਮੇਂ **ਪਰਿਵਾਰ ਨਿਯੋਜਨ** ਦਾ ਇਸਤੇਮਾਲ ਸਰਬੋਤਮ ਹੁੰਦਾ ਹੈ। ਜੇ ਤੁਸੀਂ ਜਾਂ ਤੁਹਾਡੀ ਸਾਥਣ ਗਰਭ ਧਾਰਣ ਕਰ ਲੈਂਦੇ ਹੋ ਤਾਂ ਆਪਣੇ ਡਾਕਟਰ ਨੂੰ ਤੁਰੰਤ ਦੱਸੋ। ਇਲਾਜ ਦੌਰਾਨ ਬੱਚੇ ਨੂੰ ਆਪਣਾ ਦੁੱਧ ਨਾ ਚੁੰਘਾਓ।
Lomustine may damage sperm and may harm the baby if used during pregnancy. It is best to use **birth control** while being treated with lomustine. Tell your doctor right away if you or your partner becomes pregnant. Do not breast feed during treatment.
- Lomustine ਕੈਪਸੂਲਾਂ ਨੂੰ ਤਾਪ, ਰੌਸ਼ਨੀ, ਅਤੇ ਨਮੀ ਤੋਂ ਦੂਰ, ਕਮਰੇ ਦੇ ਤਾਪਮਾਨ 'ਤੇ, ਬੱਚਿਆਂ ਦੀ ਪਹੁੰਚ ਤੋਂ ਦੂਰ **ਰੱਖੋ**।
Store lomustine capsules out of the reach of children, at room temperature, away from heat, light, and moisture.

ਮਾੜੇ ਪ੍ਰਭਾਵਾਂ ਨੂੰ ਹੇਠਾਂ ਉਸੇ ਤਰਤੀਬ ਵਿੱਚ ਸੂਚੀਬੱਧ ਕੀਤਾ ਗਿਆ ਹੈ ਜਿਸ ਤਰ੍ਹਾਂ ਉਹ ਹੋ ਸਕਦੇ ਹਨ। ਮਾੜੇ ਪ੍ਰਭਾਵਾਂ ਦੇ ਪ੍ਰਬੰਧਨ ਵਿੱਚ ਮਦਦ ਲਈ ਸੁਝਾਅ ਵੀ ਸ਼ਾਮਲ ਕੀਤੇ ਗਏ ਹਨ।

Side effects are listed in the following table in the order in which they may occur. Tips to help manage the side effects are included.

ਮਾੜੇ ਪ੍ਰਭਾਵ SIDE EFFECTS	ਪ੍ਰਬੰਧਨ MANAGEMENT
<p>ਟ੍ਰੀਟਮੈਂਟ ਤੋਂ ਬਾਅਦ ਤੁਹਾਡਾ ਜੀਅ ਕੱਚਾ ਹੋ ਸਕਦਾ ਹੈ ਅਤੇ ਉਲਟੀਆਂ ਲੱਗ ਸਕਦੀਆਂ ਹਨ ਅਤੇ ਇਹ 24 ਘੰਟਿਆਂ ਤਕ ਜਾਰੀ ਰਹਿ ਸਕਦਾ ਹੈ। Nausea and vomiting may occur after your treatment and may last for 24 hours.</p>	<p>ਜੀਅ ਕੱਚਾ ਹੋਣ ਤੋਂ ਬਚਾਅ ਲਈ ਕੀਮੋਥੈਰੇਪੀ ਟ੍ਰੀਟਮੈਂਟ ਤੋਂ ਪਹਿਲਾਂ ਅਤੇ/ਜਾਂ ਘਰ ਵਿੱਚ ਲੈਣ ਵਾਲੇ ਤੁਹਾਨੂੰ ਦਵਾਈਆਂ ਲਿਖ ਕੇ ਦਿੱਤੀਆਂ ਜਾ ਸਕਦੀਆਂ ਹਨ। ਜੀਅ ਕੱਚਾ ਹੋਣ 'ਤੇ ਇਲਾਜ ਕਰਨ ਦੀ ਬਜਾਏ ਇਸ ਦੀ ਰੋਕਥਾਮ ਕਰਨੀ ਸੌਖੀ ਹੁੰਦੀ ਹੈ, ਇਸ ਲਈ ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰੋ। You will be given a prescription for anti-nausea drug(s) to take before your chemotherapy treatment and/or at home. It is easier to prevent nausea than treat it once it has occurred, so follow directions closely.</p> <ul style="list-style-type: none"> • ਕਾਫ਼ੀ ਸਾਰੇ ਤਰਲ ਪਦਾਰਥ ਪੀਓ। Drink plenty of fluids. • ਥੋੜ੍ਹੀ-ਥੋੜ੍ਹੀ ਦੇਰ ਬਾਅਦ ਕੁਝ ਖਾਂਦੇ-ਪੀਂਦੇ ਰਹੋ। Eat and drink often in small amounts. • <i>Food Choices to Help Control Nausea</i> (ਫੂਡ ਚੋਇਸਿਜ਼ ਟੂ ਹੈਲਪ ਕੰਟਰੋਲ ਨੌਜੀਆ) ਵਿੱਚ ਦਿੱਤੇ ਸੁਝਾਅ ਅਜਮਾਓ।* Try the ideas in <i>Food Choices to Help Control Nausea</i>.*

<p style="text-align: center;">ਮਾੜੇ ਪ੍ਰਭਾਵ SIDE EFFECTS</p>	<p style="text-align: center;">ਪ੍ਰਬੰਧਨ MANAGEMENT</p>
<p>ਤੁਹਾਡੇ ਟ੍ਰੀਟਮੈਂਟ ਦੇ 5-6 ਹਫ਼ਤਿਆਂ ਬਾਅਦ ਤੁਹਾਡੇ ਖੂਨ ਵਿਚਲੇ ਚਿੱਟੇ ਸੈੱਲਾਂ ਵਿੱਚ ਕਮੀ ਆ ਸਕਦੀ ਹੈ। ਆਮ ਤੌਰ 'ਤੇ ਤੁਹਾਡੇ ਆਖਰੀ ਟ੍ਰੀਟਮੈਂਟ ਤੋਂ 6 ਹਫ਼ਤਿਆਂ ਬਾਅਦ ਇਹ ਆਪਣੇ ਆਮ ਪੱਧਰ 'ਤੇ ਆ ਜਾਂਦੇ ਹਨ। ਖੂਨ ਦੇ ਚਿੱਟੇ ਸੈੱਲ ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਬੈਕਟੀਰੀਆ (ਰੋਗਾਣੂਆਂ) ਨਾਲ ਲੜ ਕੇ ਤੁਹਾਡੇ ਸਰੀਰ ਦੀ ਰੱਖਿਆ ਕਰਦੇ ਹਨ। ਜਦੋਂ ਖੂਨ ਵਿੱਚ ਇਹ ਸੈੱਲ ਘੱਟ ਹੋ ਜਾਣ, ਉਦੋਂ ਤੁਹਾਨੂੰ ਇਨਫੈਕਸ਼ਨ ਹੋਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ।</p> <p>Your white blood cells may decrease 5-6 weeks after your treatment. They usually return to normal 6 weeks after your last treatment. White blood cells protect your body by fighting bacteria (germs) that cause infection. When they are low, you are at greater risk of having an infection.</p>	<p>ਇਨਫੈਕਸ਼ਨ ਨੂੰ ਰੋਕਣ ਵਿੱਚ ਮਦਦ ਲਈ: To help prevent infection:</p> <ul style="list-style-type: none"> • ਆਪਣੇ ਹੱਥਾਂ ਨੂੰ ਅਕਸਰ ਅਤੇ ਬਾਥਰੂਮ ਇਸਤੇਮਾਲ ਕਰਨ ਤੋਂ ਬਾਅਦ ਹਮੇਸ਼ਾ ਧੋਵੋ। Wash your hands often and always after using the bathroom. • ਭੀੜ ਅਤੇ ਬਿਮਾਰ ਲੋਕਾਂ ਤੋਂ ਦੂਰ ਰਹੋ। Avoid crowds and people who are sick. • ਇਨਫੈਕਸ਼ਨ ਦੇ ਪਹਿਲੇ ਸੰਕੇਤ ਜਿਵੇਂ ਕਿ ਬੁਖਾਰ (ਮੂੰਹ ਵਾਲੇ ਥਰਮਾਮੀਟਰ ਨਾਲ 100°F ਜਾਂ 38°C ਤੋਂ ਵੱਧ), ਠੰਢ ਲੱਗਣ, ਖੰਘ, ਜਾਂ ਪਿਸ਼ਾਬ ਕਰਨ ਵੇਲੇ ਜਲਨ ਹੋਣ 'ਤੇ ਆਪਣੇ ਡਾਕਟਰ ਨੂੰ ਤੁਰੰਤ ਕਾਲ ਕਰੋ। Call your doctor immediately at the first sign of an infection such as fever (over 100°F or 38°C by an oral thermometer), chills, cough, or burning when you pass urine.

<p style="text-align: center;">ਮਾੜੇ ਪ੍ਰਭਾਵ SIDE EFFECTS</p>	<p style="text-align: center;">ਪ੍ਰਬੰਧਨ MANAGEMENT</p>
<p>ਤੁਹਾਡੇ ਇਲਾਜ ਦੇ 4 ਹਫ਼ਤਿਆਂ ਬਾਅਦ ਤੁਹਾਡੇ ਪਲੇਟਲੈਟਾਂ ਵਿੱਚ ਕਮੀ ਆ ਸਕਦੀ ਹੈ। ਅਕਸਰ ਤੁਹਾਡੇ ਆਖਰੀ ਟ੍ਰੀਟਮੈਂਟ ਤੋਂ 6 ਹਫ਼ਤਿਆਂ ਬਾਅਦ ਉਹ ਮੁੜ ਆਪਣੇ ਸਾਧਾਰਣ ਪੱਧਰ 'ਤੇ ਆ ਜਾਂਦੇ ਹਨ। ਜਦੋਂ ਤੁਹਾਡੇ ਸੱਟ ਲੱਗੇ, ਉਦੋਂ ਪਲੇਟਲੈਟ ਖੂਨ ਦਾ ਗਤਲਾ ਬਣਾਉਣ ਵਿੱਚ ਸਹਾਈ ਹੁੰਦੇ ਹਨ। ਆਮ ਦੇ ਮੁਕਾਬਲੇ ਤੁਹਾਨੂੰ ਆਸਾਨੀ ਨਾਲ ਰਗੜਾਂ ਲੱਗ ਸਕਦੀਆਂ ਹਨ ਅਤੇ ਤੁਹਾਡਾ ਖੂਨ ਆਸਾਨੀ ਨਾਲ ਵਗ ਸਕਦਾ ਹੈ।</p> <p>Your platelets may decrease 4 weeks after your treatment. They usually return to normal 6 weeks after your last treatment. Platelets help to make your blood clot when you hurt yourself. You may bruise or bleed more easily than usual.</p>	<p>ਖੂਨ ਵਹਿਣ ਦੀਆਂ ਸਮੱਸਿਆਵਾਂ ਦੀ ਰੋਕਥਾਮ ਵਿੱਚ ਮਦਦ ਲਈ:</p> <p>To help prevent bleeding problems:</p> <ul style="list-style-type: none"> • ਕੋਸ਼ਿਸ਼ ਕਰੋ ਕਿ ਤੁਹਾਡੇ ਰਗੜਾਂ ਜਾਂ ਕੱਟ ਨਾ ਲੱਗਣ ਜਾਂ ਤੁਹਾਨੂੰ ਸਾੜ ਦੇ ਜ਼ਖ਼ਮ ਨਾ ਹੋਣ। Try not to bruise, cut, or burn yourself. • ਅਰਾਮ ਨਾਲ ਸੁਣਕ ਕੇ ਨੱਕ ਸਾਫ਼ ਕਰੋ। ਆਪਣੇ ਨੱਕ ਵਿੱਚ ਉਂਗਲੀ ਨਾ ਪਾਓ। Clean your nose by blowing gently. Do not pick your nose. • ਕਬਜ਼ ਤੋਂ ਬਚੋ। Avoid constipation. • ਨਰਮ ਟੁੱਥ-ਬਰੁਸ਼ ਨਾਲ ਆਪਣੇ ਦੰਦਾਂ 'ਤੇ ਹੌਲੀ-ਹੌਲੀ ਬਰੁਸ਼ ਕਰੋ ਕਿਉਂਕਿ ਤੁਹਾਡੇ ਮਸੂੜਿਆਂ ਵਿੱਚੋਂ ਆਸਾਨੀ ਨਾਲ ਖੂਨ ਵਹਿ ਸਕਦਾ ਹੈ। ਆਪਣੇ ਮੂੰਹ ਦੀ ਚੰਗੀ ਸਵੱਛਤਾ ਬਰਕਰਾਰ ਰੱਖੋ। Brush your teeth gently with a soft toothbrush as your gums may bleed more easily. Maintain good oral hygiene. <p>ਕੁਝ ਦਵਾਈਆਂ ਜਿਵੇਂ ਕਿ ASA (ਮਿਸਾਲ ਲਈ ASPIRIN® (ਐਸਪੀਰੀਨ)) ਜਾਂ ibuprofen (ਇਬੂਪ੍ਰੋਫੇਨ) (ਮਿਸਾਲ ਲਈ, ADVIL® - ਐਡਵਿਲ) ਤੁਹਾਡੇ ਖੂਨ ਵਹਿਣ ਦੇ ਖਤਰੇ ਨੂੰ ਵਧਾ ਸਕਦੀਆਂ ਹਨ।</p> <p>Some medications such as ASA (e.g., ASPIRIN®) or ibuprofen (e.g., ADVIL®) may increase your risk of bleeding.</p> <ul style="list-style-type: none"> • ਆਪਣੇ ਡਾਕਟਰ ਵੱਲੋਂ ਦੱਸੀ ਹੋਈ ਕੋਈ ਵੀ ਦਵਾਈ ਲੈਣੀ ਬੰਦ ਨਾ ਕਰੋ (ਮਿਸਾਲ ਲਈ, ਤੁਹਾਡੇ ਦਿਲ ਲਈ ASA)। Do not stop taking any medication that has been prescribed by your doctor (e.g., ASA for your heart). • ਮਾਮੂਲੀ ਦਰਦ ਲਈ, ਪਹਿਲਾਂ ਐਸੀਟੋਮਾਈਨੋਫੇਨ (ਮਿਸਾਲ ਲਈ TYLENOL® - ਟਾਈਲੇਨੋਲ) ਲੈ ਕੇ ਦੇਖੋ, ਪਰ ਕਦੇ-ਕਦਾਈਂ ibuprofen (ਇਬੂਪ੍ਰੋਫੇਨ) ਵੀ ਲਈ ਜਾ ਸਕਦੀ ਹੈ। For minor pain, try acetaminophen (e.g., TYLENOL®) first, but occasional use of ibuprofen may be acceptable.

ਮਾੜੇ ਪ੍ਰਭਾਵ SIDE EFFECTS	ਪ੍ਰਬੰਧਨ MANAGEMENT
<p>ਇਲਾਜ ਤੋਂ ਕੁਝ ਦਿਨ ਬਾਅਦ ਮੂੰਹ ਵਿੱਚ ਛਾਲੇ ਹੋ ਸਕਦੇ ਹਨ। ਮੂੰਹ ਵਿਚਲੇ ਛਾਲੇ ਜੀਭ 'ਤੇ, ਮੂੰਹ ਦੇ ਪਾਸਿਆਂ 'ਤੇ ਜਾਂ ਗਲੇ ਵਿੱਚ ਹੋ ਸਕਦੇ ਹਨ। ਮੂੰਹ ਦੇ ਛਾਲੇ ਜਾਂ ਮਸੂੜਿਆਂ ਵਿੱਚੋਂ ਖੂਨ ਵਗਨ ਨਾਲ ਇਨਫੈਕਸ਼ਨ ਹੋ ਸਕਦੀ ਹੈ।</p> <p>Sore mouth may sometimes occur a few days after treatment. Mouth sores can occur on the tongue, the sides of the mouth, or in the throat.</p> <p>Mouth sores or bleeding gums can lead to an infection.</p>	<ul style="list-style-type: none"> ਖਾਣ ਤੋਂ ਬਾਅਦ ਅਤੇ ਸੌਣ ਸਮੇਂ ਆਪਣੇ ਦੰਦਾਂ ਨੂੰ ਹੌਲੀ-ਹੌਲੀ ਬਹੁਤ ਹੀ ਨਰਮ ਬੁਰਸ਼ ਨਾਲ ਸਾਫ਼ ਕਰੋ। ਜੇ ਤੁਹਾਡੇ ਮਸੂੜਿਆਂ ਵਿੱਚੋਂ ਖੂਨ ਆਵੇ ਤਾਂ ਬੁਰਸ਼ ਦੀ ਥਾਂ ਗੌਜ਼ (ਜਾਲੀਦਾਰ ਕਪੜਾ) ਇਸਤੇਮਾਲ ਕਰੋ। ਦੰਦਾਂ ਦੇ ਪੇਸਟ ਦੀ ਥਾਂ ਬੇਕਿੰਗ ਸੋਡਾ ਵਰਤੋ। Brush your teeth gently after eating and at bedtime with a very soft toothbrush. If your gums bleed, use gauze instead of a brush. Use baking soda instead of toothpaste. 1 ਕੱਪ ਗਰਮ ਪਾਣੀ ਵਿੱਚ 1/2 ਛੋਟਾ ਚਮਚਾ ਬੇਕਿੰਗ ਸੋਡਾ ਜਾਂ ਨਮਕ ਮਿਲਾ ਕੇ ਮਾਊਥਵਾਸ਼ ਬਣਾਓ ਅਤੇ ਦਿਨ ਵਿੱਚ ਕਈ ਵਾਰੀ ਗਰਾਰੇ ਕਰੋ। Make a mouthwash with ½ teaspoon baking soda or salt in 1 cup warm water and rinse several times a day. <i>Food Ideas to Help with Sore Mouth during Chemotherapy (ਕੀਮੋਥੈਰੇਪੀ ਦੌਰਾਨ ਮੂੰਹ ਵਿੱਚ ਛਾਲਿਆਂ ਸੰਬੰਧੀ ਮਦਦ ਲਈ ਮਸ਼ਵਰੇ)*</i> ਵਿੱਚ ਦੱਸੇ ਵਿਚਾਰ ਅਜਮਾਓ। Try the ideas in <i>Food Ideas for a Sore Mouth during Chemotherapy.*</i>
<p>ਕਈ ਵਾਰੀ ਭੁੱਖ ਦੀ ਘਾਟ ਅਤੇ ਭਾਰ ਘਟ ਸਕਦਾ ਹੈ ਅਤੇ lomustine ਲੈਣੀ ਬੰਦ ਕਰਨ ਤੋਂ ਬਾਅਦ ਵੀ ਇਹ ਜਾਰੀ ਰਹਿ ਸਕਦਾ ਹੈ।</p> <p>Loss of appetite and weight loss sometimes occur, and may persist after discontinuation of lomustine.</p>	<p><i>Food Ideas to Help with Decreased Appetite (ਫੂਡ ਆਇਡੀਆਜ਼ ਟੂ ਹੈਲਪ ਵਿਦ ਡਿਕਰੀਜ਼ਡ ਐਪੇਟਾਈਟ)*</i> ਵਿੱਚ ਦਿੱਤੇ ਸੁਝਾਅ ਅਜਮਾਓ।</p> <p>Try the ideas in <i>Food Ideas to Help with Decreased Appetite.*</i></p>
<p>ਅਜਿਹਾ ਬਹੁਤ ਘੱਟ ਹੁੰਦਾ ਹੈ ਕਿ lomustine ਨਾਲ ਵਾਲ ਝੜਨ ਲੱਗ ਜਾਣ। ਜਦੋਂ ਤੁਸੀਂ lomustine ਟ੍ਰੀਟਮੈਂਟ ਬੰਦ ਕਰੋਗੇ, ਉਦੋਂ ਇਹ ਵਾਪਸ ਆ ਜਾਣਗੇ। ਰੰਗ ਜਾਂ ਬਣਾਵਟ ਵਿੱਚ ਤਬਦੀਲੀ ਆ ਸਕਦੀ ਹੈ।</p> <p>Hair loss is rare with lomustine. Your hair will grow back once you stop treatment with lomustine. Colour and texture may change.</p>	<ul style="list-style-type: none"> ਕੋਮਲ ਸ਼ੈਂਪੂ ਅਤੇ ਨਰਮ ਬੁਰਸ਼ ਦੀ ਵਰਤੋਂ ਕਰੋ। Use a gentle shampoo and soft brush. ਵਾਲਾਂ ਦੇ ਸਪ੍ਰੇ, ਬਲੀਚਿਜ਼, ਵਾਲ ਰੰਗਣ ਅਤੇ ਵਾਲਾਂ ਵਿੱਚ ਕੁੰਡਲਾਂ ਪਾਉਣ ਵਾਲੀਆਂ ਚੀਜ਼ਾਂ ਦਾ ਇਸਤੇਮਾਲ ਧਿਆਨ ਨਾਲ ਕਰਨਾ ਚਾਹੀਦਾ ਹੈ। Care should be taken with use of hair spray, bleaches, dyes, and perms.

* ਕਿਰਪਾ ਕਰਕੇ ਕਾਪੀ ਲੈਣ ਲਈ ਆਪਣੀ ਕੀਮੋਥੈਰੇਪੀ ਨਰਸ ਜਾਂ ਫ਼ਾਰਮਾਸਿਸਟ ਤੋਂ ਪੁੱਛੋ।

*Please ask your chemotherapy nurse or pharmacist for a copy.

ਜੇ ਤੁਹਾਨੂੰ ਹੇਠ ਲਿਖੀਆਂ ਸਮੱਸਿਆਵਾਂ ਵਿੱਚੋਂ ਕੋਈ ਵੀ ਸਮੱਸਿਆ ਹੋਵੇ ਤਾਂ LOMUSTINE ਲੈਣੀ ਬੰਦ ਕਰ ਦਿਓ ਅਤੇ ਆਪਣੇ ਡਾਕਟਰ ਨੂੰ ਮਿਲੋ ਜਾਂ ਤੁਰੰਤ ਐਮਰਜੈਂਸੀ ਮਦਦ ਲਵੋ:

STOP TAKING LOMUSTINE AND SEE YOUR DOCTOR OR GET EMERGENCY HELP IMMEDIATELY IF YOU HAVE:

- **ਇਨਫੈਕਸ਼ਨ** ਦੇ ਲੱਛਣ ਜਿਵੇਂ ਕਿ ਬੁਖਾਰ (ਮੂੰਹ ਵਾਲੇ ਥਰਮਾਮੀਟਰ ਰਾਹੀਂ 100°F ਜਾਂ 38°C ਤੋਂ ਵੱਧ), ਕਾਂਬੇ ਵਾਲੀ ਠੰਢ; ਖੰਘ, ਗਲੇ ਵਿੱਚ ਤੀਬਰ ਦਰਦ, ਬਲਗਮ ਵਾਲੀ ਖੰਘ (ਗਾੜ੍ਹੇ ਜਾਂ ਹਰੇ ਰੰਗ ਦੇ ਥੁੱਕ ਨਾਲ ਖਾਂਸੀ ਕਰਨਾ), ਰੰਧਲਾ ਜਾਂ ਬਦਬੂਦਾਰ ਪਿਸ਼ਾਬ, ਚਮੜੀ 'ਤੇ ਤਕਲੀਫ਼ਦੇਹ, ਨਾਜ਼ੁਕ, ਜਾਂ ਸੁੱਜੇ ਹੋਏ ਲਾਲ ਰੰਗ ਦੇ ਜ਼ਖ਼ਮ ਜਾਂ ਫੋੜੇ।
Signs of an **infection** such as fever (over 100°F or 38°C by an oral thermometer), shaking chills; cough, severe sore throat, productive cough (coughing up thick or green sputum); cloudy or foul smelling urine; painful, tender, or swollen red skin wounds or sores.
- **ਖੂਨ ਵਗਣ ਦੀਆਂ ਸਮੱਸਿਆਵਾਂ** ਦੇ ਲੱਛਣ ਜਿਵੇਂ ਕਿ ਕਾਲੀਆਂ ਜਾਂ ਕੋਲਤਾਰ ਵਰਗੀਆਂ ਟੱਟੀਆਂ; ਪਿਸ਼ਾਬ ਵਿੱਚ ਖੂਨ; ਚਮੜੀ 'ਤੇ ਸੂਈ ਦੇ ਨੋਕ ਵਰਗੇ ਲਾਲ ਨਿਸ਼ਾਨ; ਬਹੁਤ ਜ਼ਿਆਦਾ ਰਗੜਾਂ।
Signs of **bleeding problems** such as black, tarry stools; blood in urine; pinpoint red spots on skin; extensive bruising.
- ਕੀਮੋਥੈਰੇਪੀ ਤੋਂ ਬਾਅਦ ਵਾਰ-ਵਾਰ **ਉਲਟੀ ਕਰਨੀ** ਅਤੇ ਤਰਲ ਪਦਾਰਥਾਂ ਅਤੇ ਦਵਾਈਆਂ ਦਾ ਉਲਟੀ ਰਾਹੀਂ ਬਾਹਰ ਨਿਕਲਣਾ।
Repeatedly **vomiting** and cannot keep liquids and medications down after chemotherapy.

ਜੇ ਤੁਹਾਨੂੰ ਅੱਗੇ ਦਿੱਤਿਆਂ ਵਿੱਚੋਂ ਕੁਝ ਹੁੰਦਾ ਹੈ ਤਾਂ ਜਿੰਨੀ ਜਲਦੀ ਹੋ ਸਕੇ ਆਪਣੇ ਡਾਕਟਰ ਨੂੰ ਮਿਲੋ (ਦਫ਼ਤਰੀ ਸਮੇਂ ਦੌਰਾਨ):

SEE YOUR DOCTOR AS SOON AS POSSIBLE (DURING OFFICE HOURS) IF YOU HAVE:

- ਫੇਫੜਿਆਂ ਦੀਆਂ ਸਮੱਸਿਆਵਾਂ ਦੇ ਸੰਕੇਤ ਜਿਵੇਂ ਕਿ ਸਾਹ ਚੜ੍ਹਨਾ, ਜ਼ੋਰ-ਜ਼ੋਰ ਨਾਲ ਸਾਹ ਲੈਣਾ ਜਾਂ ਖੰਘ ਆਉਣੀ।
Signs of **lung problems** such as shortness of breath, wheezing or coughing.
- ਜਿਗਰ ਦੀਆਂ ਸਮੱਸਿਆਵਾਂ ਦੇ ਲੱਛਣ ਜਿਵੇਂ ਕਿ ਅੱਖਾਂ ਜਾਂ ਚਮੜੀ ਦਾ ਪੀਲਾਪਣ, ਚਿੱਟੇ ਜਾਂ ਮਿੱਟੀ-ਰੰਗੀ ਟੱਟੀ।
Signs of **liver problems** such as yellow eyes or skin, white or clay-coloured stools.
- ਗੁਰਦੇ ਦੀਆਂ ਸਮੱਸਿਆਵਾਂ ਦੇ ਲੱਛਣ ਜਿਵੇਂ ਕਿ ਪਿੱਠ ਦੇ ਹੇਠਲੇ ਜਾਂ ਇੱਕ ਪਾਸੇ ਦਾ ਦਰਦ, ਪੈਰਾਂ ਜਾਂ ਲੱਤਾਂ ਦੇ ਹੇਠਲੇ ਹਿੱਸਿਆਂ ਦੀ ਸੋਜਸ਼।
Signs of **kidney problems** such as lower back or side pain, swelling of feet or lower legs.
- ਅਨੀਮੀਆ (ਖੂਨ ਦੀ ਕਮੀ) ਦੇ ਲੱਛਣ ਜਿਵੇਂ ਕਿ ਅਸਧਾਰਣ ਥਕੇਵਾਂ ਜਾਂ ਕਮਜ਼ੋਰੀ।
Signs of **anemia** such as unusual tiredness or weakness.
- ਨਿਗ੍ਹਾ ਵਿੱਚ ਤਬਦੀਲੀਆਂ।
Changes in eyesight.
- ਚੱਕਰ ਆਉਣੇ ਜਾਂ ਤੁਰਨ ਵਿੱਚ ਮੁਸ਼ਕਲ।
Dizziness or trouble walking.

ਜੇ ਅੱਗੇ ਦਿੱਤਿਆਂ ਵਿੱਚੋਂ ਕੋਈ ਵੀ ਸਮੱਸਿਆ ਜਾਰੀ ਰਹਿੰਦੀ ਹੈ ਜਾਂ ਤੁਹਾਨੂੰ ਪਰੇਸ਼ਾਨ ਕਰਦੀ ਹੈ ਤਾਂ ਆਪਣੇ ਡਾਕਟਰ ਤੋਂ ਜਾਂਚ ਕਰਵਾਓ:

CHECK WITH YOUR DOCTOR IF ANY OF THE FOLLOWING CONTINUE OR BOTHER YOU:

- ਬੇਕਾਬੂ ਢੰਗ ਨਾਲ ਜੀਅ ਕੱਚਾ ਹੋਣਾ, ਉਲਟੀ ਆਉਣੀ ਜਾਂ ਦਸਤ ਲੱਗਣੇ।
Uncontrolled nausea, vomiting, or diarrhea.
- ਭੁੱਖ ਨਾ ਲੱਗਣੀ ਜਾਂ ਭਾਰ ਘਟਣਾ।
Decreased appetite or weight loss.
- ਅਸਾਨੀ ਨਾਲ ਰਗੜਾਂ ਲੱਗਣੀਆਂ ਜਾਂ ਖੂਨ ਦਾ ਮਾਮੂਲੀ ਵਹਾਅ।
Easy bruising or minor bleeding.
- ਤੁਹਾਡੇ ਬੁੱਲ੍ਹਾਂ, ਜੀਭ, ਮੂੰਹ ਜਾਂ ਗਲੇ ਵਿੱਚ ਲਾਲੀ, ਸੋਜਸ਼, ਦਰਦ ਜਾਂ ਛਾਲੇ।
Redness, swelling, pain, or sores on your lips, tongue, mouth, or throat.
- ਚਮੜੀ 'ਤੇ ਧੱਫੜ ਜਾਂ ਖਾਜ।
Skin rash or itching.

